

 Print Page

Sri Guru Granth Sahib

Displaying 852 of

ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥

Guramukh Vaekhan Bolanaa Naam Japath Sukh Paaeiaa ||

The Gurmukh beholds and speaks the Naam, the Name of the Lord; chanting the Naam, he finds peace.

ਬਿਲਾਵਲੁ ਵਾਰ (ਮਃ ੪) (੭) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧

Raag Bilaaval Guru Amar Das

ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥

Naanak Guramukh Giaan Pragaasiaa Thimar Agiaan Andhhaer Chukaaeiaa ||2||

O Nanak, the spiritual wisdom of the Gurmukh shines forth; the black darkness of ignorance is dispelled.

||2||

ਬਿਲਾਵਲੁ ਵਾਰ (ਮਃ ੪) (੭) ਸ. (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧

Raag Bilaaval Guru Amar Das

ਮਃ ੩ ॥

Ma 3 ||

Third Mehl:

ਬਿਲਾਵਲੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੫੨

ਮਨਮੁਖ ਮੈਲੇ ਮਰਹਿ ਗਵਾਰ ॥

Manamukh Mailae Marehi Gavaar ||

The filthy, foolish, self-willed manmukhs die.

ਬਿਲਾਵਲੁ ਵਾਰ (ਮਃ ੪) (੭) ਸ. (੩) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੨

Raag Bilaaval Guru Amar Das

ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥

Guramukh Niramal Har Raakhiaa Our Dhhaar ||

The Gurmukhs are immaculate and pure; they keep the Lord enshrined within their hearts.

ਬਿਲਾਵਲੁ ਵਾਰ (ਮਃ ੪) (੭) ਸ. (੩) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੩

Raag Bilaaval Guru Amar Das

ਭਨਤਿ ਨਾਨਕੁ ਸੁਣਹੁ ਜਨ ਭਾਈ ॥

Bhanath Naanak Sunahu Jan Bhaaee ||

Prays Nanak, listen, O Siblings of Destiny!

ਬਿਲਾਵਲੁ ਵਾਰ (ਮਃ ੪) (੭) ਸ. (੩) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੩

Raag Bilaaval Guru Amar Das

ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥

Sathigur Saevihu Houmai Mal Jaaee ||

Serve the True Guru, and the filth of your ego shall be gone.

ਬਿਲਾਵਲੁ ਵਾਰ (ਮਃ ੪) (੭) ਸ. (੩) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੩

Raag Bilaaval Guru Amar Das

ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥

Andhar Sansaa Dhookh Viaapae Sir Dhhandhhaa Nith Maar ||

Deep within, the pain of skepticism afflicts them; their heads are constantly assaulted by worldly entanglements.

ਬਿਲਾਵਲੁ ਵਾਰ (ਮਃ ੪) (੭) ਸ. (੩) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੪

Raag Bilaaval Guru Amar Das

ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥

Dhoojai Bhaae Soothae Kabahu N Jaagehi Maaeiaa Moh Piaar ||

Asleep in the love of duality, they never wake up; they are attached to the love of Maya.

ਬਿਲਾਵਲੁ ਵਾਰ (ਮਃ ੪) (੭) ਸ. (੩) ੩:੬ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੪

Raag Bilaaval Guru Amar Das

ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥

Naam N Chaethehi Sabadh N Veechaarehi Eihu Manamukh Kaa Beechaar ||

They do not remember the Name, and they do not contemplate the Word of the Shabad; this is the view of the self-willed manmukhs.

ਬਿਲਾਵਲੁ ਵਾਰ (ਮਃ ੪) (੭) ਸ. (੩) ੩:੭ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੫

Raag Bilaaval Guru Amar Das

ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥

Har Naam N Bhaaeiaa Birathhaa Janam Gavaaeiaa Naanak Jam Maar Karae Khuaar ||3||

They do not love the Lord's Name, and they lose their life uselessly. O Nanak, the Messenger of Death attacks them, and humiliates them. ||3||

ਬਿਲਾਵਲੁ ਵਾਰ (ਮਃ ੪) (੭) ਸ. (੩) ੩:੮ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੫

Raag Bilaaval Guru Amar Das

ਪਉੜੀ ॥

Pourree ||

Pauree:

ਬਿਲਾਵਲੁ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੮੫੨

ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥

Jis No Har Bhagath Sach Bakhaseean So Sachaa Saahu ||

He alone is a true king, whom the Lord blesses with true devotion.

ਬਿਲਾਵਲੁ ਵਾਰ (ਮਃ ੪) ੭:੧ - ਗੁਰੂ ਗ੍ਰੰਥ ਸਾਹਿਬ : ਅੰਗ ੮੫੨ ਪੰ. ੬

Raag Bilaaval Guru Amar Das

ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥

This Kee Muhathaa-jee Lok Kadtadhaa Horath Hatt N Vathh N Vaesaahu ||

People pledge their allegiance to him; no other store stocks this merchandise, nor deals in this trade.

ਬਿਲਾਵਲੁ ਵਾਰ (ਮਃ ੪) ੭:੨ - ਗੁਰੂ ਗ੍ਰੰਥ ਸਾਹਿਬ : ਅੰਗ ੮੫੨ ਪੰ. ੭

Raag Bilaaval Guru Amar Das

ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥

Bhagath Janaa Ko Sanamukh Hovai S Har Raas Leae Vaemukh Bhas Paahu ||

That humble devotee who turns his face towards the Guru and becomes sunmukh, receives the Lord's wealth; the faithless baymukh, who turns his face away from the Guru, gathers only ashes.

ਬਿਲਾਵਲੁ ਵਾਰ (ਮਃ ੪) ੭:੩ - ਗੁਰੂ ਗ੍ਰੰਥ ਸਾਹਿਬ : ਅੰਗ ੮੫੨ ਪੰ. ੭

Raag Bilaaval Guru Amar Das

ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਰਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥

Har Kae Naam Kae Vaapaaree Har Bhagath Hehi Jam Jaagaathee Thinaa Naerr N Jaahu ||

The Lord's devotees are dealers in the Name of the Lord. The Messenger of Death, the tax-collector, does not even approach them.

ਬਿਲਾਵਲੁ ਵਾਰ (ਮਃ ੪) ੭:੪ - ਗੁਰੂ ਗ੍ਰੰਥ ਸਾਹਿਬ : ਅੰਗ ੮੫੨ ਪੰ. ੮

Raag Bilaaval Guru Amar Das

ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥

Jan Naanak Har Naam Dhhan Ladhiaa Sadhaa Vaeparavaahu ||7||

Servant Nanak has loaded the wealth of the Name of the Lord, who is forever independent and care-free. ||7||

ਬਿਲਾਵਲੁ ਵਾਰ (ਮਃ ੪) ੭:੫ - ਗੁਰੂ ਗ੍ਰੰਥ ਸਾਹਿਬ : ਅੰਗ ੮੫੨ ਪੰ. ੯

Raag Bilaaval Guru Amar Das

ਸਲੋਕ ਮਃ ੩ ॥

Salok Ma 3 ||

Shalok, Third Mehl:

ਬਿਲਾਵਲੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੫੨

ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥

Eis Jug Mehi Bhagathee Har Dhhan Khattiaa Hor Sabh Jagath Bharam Bhulaaeiaa ||

In this age, the devotee earns the wealth of the Lord; all the rest of the world wanders deluded in doubt.

ਬਿਲਾਵਲੁ ਵਾਰ (ਮਃ ੪) (੮) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੯

Raag Bilaaval Guru Amar Das

ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥

Gur Parasaadhee Naam Man Vasiaa Anadhin Naam Dhhiaaeiaa ||

By Guru's Grace, the Naam, the Name of the Lord, comes to dwell in his mind; night and day, he meditates on the Naam.

ਬਿਲਾਵਲੁ ਵਾਰ (ਮਃ ੪) (੮) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੦

Raag Bilaaval Guru Amar Das

ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥

Bikhiaa Maahi Oudhaas Hai Houmai Sabadh Jalaaeiaa ||

In the midst of corruption, he remains detached; through the Word of the Shabad, he burns away his ego.

ਬਿਲਾਵਲੁ ਵਾਰ (ਮਃ ੪) (੮) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੧

Raag Bilaaval Guru Amar Das

ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥

Aap Thariaa Kul Oudhharae Dhhann Janaedhee Maaeiaa ||

He crosses over, and saves his relatives as well; blessed is the mother who gave birth to him.

ਬਿਲਾਵਲੁ ਵਾਰ (ਮਃ ੪) (੮) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੧

Raag Bilaaval Guru Amar Das

ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥

Sadhaa Sehaj Sukh Man Vasiaa Sachae Sio Liv Laaeiaa ||

Peace and poise fill his mind forever, and he embraces love for the True Lord.

ਬਿਲਾਵਲੁ ਵਾਰ (ਮਃ ੪) (੮) ਸ. (੩) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੨

Raag Bilaaval Guru Amar Das

ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥

Brehamaa Bisan Mehaadhaeo Thrai Gun Bhulae Houmai Mohu Vadhhaaeiaa ||

Brahma, Vishnu and Shiva wander in the three qualities, while their egotism and desire increase.

ਬਿਲਾਵਲੁ ਵਾਰ (ਮਃ ੪) (੮) ਸ. (੩) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੨

Raag Bilaaval Guru Amar Das

ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥

Panddith Parr Parr Monee Bhulae Dhoojai Bhaae Chith Laaeiaa ||

The Pandits, the religious scholars and the silent sages read and debate in confusion; their consciousness is centered on the love of duality.

ਬਿਲਾਵਲੁ ਵਾਰ (ਮਃ ੪) (੮) ਸ. (੩) ੧:੭ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੩

Raag Bilaaval Guru Amar Das

ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥

Jogee Jangam Sanniaasee Bhulae Vin Gur Thath N Paaeiaa ||

The Yogis, wandering pilgrims and Sanyaasees are deluded; without the Guru, they do not find the essence of reality.

ਬਿਲਾਵਲੁ ਵਾਰ (ਮਃ ੪) (੮) ਸ. (੩) ੧:੮ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੪

Raag Bilaaval Guru Amar Das

ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨੀ ਬਿਰਥਾ ਜਨਮੁ ਗਵਾਇਆ ॥

Manamukh Dhukheeeae Sadhaa Bhram Bhulae Thinhee Birathhaa Janam Gavaaeiaa ||

The miserable self-willed manmukhs are forever deluded by doubt; they waste away their lives uselessly.

ਬਿਲਾਵਲੁ ਵਾਰ (ਮਃ ੪) (੮) ਸ. (੩) ੧:੯ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੪

Raag Bilaaval Guru Amar Das

ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥

Naanak Naam Rathae Saeae Jan Samadhhae J Aapae Bakhas Milaaeiaa ||1||

O Nanak, those who are imbued with the Naam are balanced and poised; forgiving them, the Lord blends them with Himself. ||1||

ਬਿਲਾਵਲੁ ਵਾਰ (ਮਃ ੪) (੮) ਸ. (੩) ੧:੧੦ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੫

Raag Bilaaval Guru Amar Das

ਮਃ ੩ ॥

Ma 3 ||

Third Mehl:

ਬਿਲਾਵਲੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੫੨

ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥

Naanak So Saalaaheeai Jis Vas Sabh Kishh Hoe ||

O Nanak, praise Him, who has control over everything.

ਬਿਲਾਵਲੁ ਵਾਰ (ਮਃ ੪) (੮) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੫

Raag Bilaaval Guru Amar Das

ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥

Thisehi Saraevahu Praaneeho This Bin Avar N Koe ||

Remember Him, O mortals - without Him, there is no other at all.

ਬਿਲਾਵਲੁ ਵਾਰ (ਮਃ ੪) (੮) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੬

Raag Bilaaval Guru Amar Das

ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥

Guramukh Anthar Man Vasai Sadhaa Sadhaa Sukh Hoe ||2||

He dwells deep within those who are Gurmukh; forever and ever, they are at peace. ||2||

ਬਿਲਾਵਲੁ ਵਾਰ (ਮਃ ੪) (੮) ਸ. (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੬

Raag Bilaaval Guru Amar Das

ਪਉੜੀ ॥

Pourree ||

Pauree:

ਬਿਲਾਵਲੁ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੮੫੨

ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥

Jinee Guramukh Har Naam Dhhan N Khattiou Sae Dhaevaaleeeeee Jug Maahi ||

Those who do not become Gurmukh and earn the wealth of the Lord's Name, are bankrupt in this age.

ਬਿਲਾਵਲੁ ਵਾਰ (ਮਃ ੪) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੭

Raag Bilaaval Guru Amar Das

ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥

Oue Mangadhae Firehi Sabh Jagath Mehi Koe Muhi Thhuk N Thin Ko Paahi ||

They wander around begging all over the world, but no one even spits in their faces.

ਬਿਲਾਵਲੁ ਵਾਰ (ਮਃ ੪) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੮

Raag Bilaaval Guru Amar Das

ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥

Paraaee Bakheelee Karehi Aapanee Paratheeth Khovan Sagavaa Bhee Aap Lakhaahi ||

They gossip about others, and lose their credit, and expose themselves as well.

ਬਿਲਾਵਲੁ ਵਾਰ (ਮਃ ੪) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੯

Raag Bilaaval Guru Amar Das

ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥

Jis Dhhan Kaaran Chugalee Karehi So Dhhan Chugalee Hathh N Aavai Oue Bhaavai Thithhai Jaahi ||

That wealth, for which they slander others, does not come into their hands, no matter where they go.

ਬਿਲਾਵਲੁ ਵਾਰ (ਮਃ ੪) ੮:੪ - ਗੁਰੂ ਗ੍ਰੰਥ ਸਾਹਿਬ: ਅੰਗ ੮੫੨ ਪੰ. ੧੯

Raag Bilaaval Guru Amar Das